

ਵਡਹੰਸੁ ਮਹਲਾ ੧ ॥

Wadahans, First Mehl:

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥

Come, O my companions - let us meet together and dwell upon the True Name.

ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮਾਲੇਹਾਂ ॥

Let us weep over the body's separation from the Lord and Master; let us remember Him in contemplation.

ਸਾਹਿਬੁ ਸਮਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥

Let us remember the Lord and Master in contemplation, and keep a watchful eye on the Path. We shall have to go there as well.

ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥

He who has created, also destroys; whatever happens is by His Will.

ਜੇ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥

Whatever He has done, has come to pass; how can we command Him?

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥

Come, O my companions - let us meet together and dwell upon the True Name. ||1||

ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥

Death would not be called bad, O people, if one knew how to truly die.

ਸੇਵਿਹੁ ਸਾਹਿਬੁ ਸੰਮੂਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥

Serve your Almighty Lord and Master, and your path in the world hereafter will be easy.

ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥

Take this easy path, and you shall obtain the fruits of your rewards, and receive honor in the world hereafter.

ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥

Go there with your offering, and you shall merge in the True Lord; your honor shall be confirmed.

ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥

You shall obtain a place in the Mansion of the Lord Master's Presence; being pleasing to Him, you shall enjoy the pleasures of His Love.

ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥

Death would not be called bad, O people, if one knew how to truly die. ||2||

ਮਰਣੁ ਮੁਣਸਾ ਸੂਰਿਆ ਹਕੁ ਹੈ ਜੇ ਹੋਇ ਮਰਨਿ ਪਰਵਾਣੋ ॥

The death of brave heroes is blessed, if it is approved by God.

ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥

They alone are acclaimed as brave warriors in the world hereafter, who receive true honor in the Court of the Lord.

ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੁਖੁ ਨ ਲਾਗੈ ॥

They are honored in the Court of the Lord; they depart with honor, and they do not suffer pain in the world hereafter.

ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥

They meditate on the One Lord, and obtain the fruits of their rewards. Serving the Lord, their fear is dispelled.

ਉਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥

Do not indulge in egotism, and dwell within your own mind; the Knower Himself knows everything.

ਮਰਣੁ ਮੁਣਸਾਂ ਸੂਰਿਆ ਹਕੁ ਹੈ ਜੇ ਹੋਇ ਮਰਹਿ ਪਰਵਾਣੋ ॥੩॥

The death of brave heroes is blessed, if it is approved by God. ||3||

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥

Nanak: for whom should we mourn, O Baba? This world is merely a play.

ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥

The Lord Master beholds His work, and contemplates His creative potency.

ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥

He contemplates His creative potency, having established the Universe. He who created it, He alone knows.

ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥

He Himself beholds it, and He Himself understands it. He Himself realizes the Hukam of His Command.

ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥

He who created these things, He alone knows. His subtle form is infinite.

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

Nanak: for whom should we mourn, O Baba? This world is merely a play.

||4||2||